



Punjab Government Gazette

Published by Authority

No. 24]

CHANDIGARH, FRIDAY, JUNE 16, 2023 (JYAISTHA 26, 1945 SAKA)

PART I

Punjab Government Notifications and Orders

ਪੰਜਾਬ ਸਰਕਾਰ

ਲੋਕ ਨਿਰਮਾਣ ਵਿਭਾਗ

(ਇਮਾਰਤਾਂ ਤੇ ਸੜਕਾਂ-3 ਸ਼ਾਖਾ)

ਅਧਿਸੂਚਨਾ

ਮਿਤੀ 30 ਸਤੰਬਰ, 2022

ਨੰ: E-338551- PWD-BR301/56/2022-4BR3/973.—ਪੰਜਾਬ ਸਿਵਲ ਸੇਵਾਵਾਂ, ਜ਼ਿਲਦ-1, ਭਾਗ-1 ਦੇ ਨਿਯਮ 3.27 ਵਿੱਚ ਦਰਜ ਉਪਬੰਧਾਂ ਅਧੀਨ ਸ਼੍ਰੀ ਬਲਵੀਰ ਸਿੰਘ ਪੁੱਤਰ ਸ਼੍ਰੀ ਬਚਨ ਸਿੰਘ, ਸੁਪਰਡੈਂਟ ਗ੍ਰੇਡ-1, ਦਫ਼ਤਰ ਲੋਕ ਨਿਰਮਾਣ ਵਿਭਾਗ (ਭਵਨ ਤੇ ਮਾਰਗ ਸ਼ਾਖਾ), ਪਟਿਆਲਾ ਨੂੰ ਅੰਗਹੀਣ ਕੋਟੇ ਵਿੱਚ 60 ਸਾਲ ਦੀ ਉਮਰ ਪੂਰੀ ਹੋਣ ਉਪਰੰਤ ਮਿਤੀ 30.09.2022 (ਬਾਅਦ ਦੁਪਹਿਰ) ਨੂੰ ਸਰਕਾਰੀ ਸੇਵਾ ਤੋਂ ਸੇਵਾ-ਨਿਵਿਰਤ ਕੀਤਾ ਜਾਂਦਾ ਹੈ।

2. ਜੇਕਰ ਇਸ ਅਧਿਕਾਰੀ ਵਿਰੁੱਧ ਕੋਈ ਵੀ ਫੌਜਦਾਰੀ ਕੇਸ/ਸਿਵਲ ਕੇਸ, ਵਿਭਾਗੀ ਪੜ੍ਹਤਾਲ/ਚੌਕਸੀ ਪੜ੍ਹਤਾਲ, ਅਨੁਸ਼ਾਸਨੀ ਕਾਰਵਾਈ ਜਾਂ ਮਿਸਲੇਨੀਅਸ ਐਂਡਵਾਸ ਰਕਮ ਆਦਿ ਦਾ ਕੇਸ ਲੰਬਿਤ ਹੋਵੇ ਤਾਂ ਨਿਯਮਾਂ ਅਨੁਸਾਰ ਅਧਿਕਾਰੀ ਵਿਰੁੱਧ ਕਾਰਵਾਈ ਕਰਨ ਦੇ ਹੱਕ ਸਰਕਾਰ ਕੋਲ ਰਾਖਵੇਂ ਹੋਣਗੇ ਅਤੇ ਸੇਵਾ ਨਿਵਿਰਤੀ ਦੇ ਇੰਨ੍ਹਾਂ ਹੁਕਮਾਂ ਦਾ ਕੋਈ ਅਸਰ ਨਹੀਂ ਹੋਵੇਗਾ। ਇਸ ਤੋਂ ਇਲਾਵਾ ਜੇਕਰ ਕਿਸੇ ਸਟੇਜ ਤੇ ਅਧਿਕਾਰੀ ਪਾਸੋਂ ਕਿਸੇ ਵੀ ਪ੍ਰਕਾਰ ਦੀ ਕੋਈ ਰਿਕਵਰੀ ਕਰਨ ਦੀ ਉੱਚਿਤਤਾ ਜਾਪਦੀ ਹੋਵੇਗੀ ਤਾਂ ਉਸ ਦੀ ਭਰਪਾਈ ਸਬੰਧਤ ਅਧਿਕਾਰੀ ਤੋਂ ਕਰਨ ਦਾ ਅਧਿਕਾਰ ਵੀ ਸਰਕਾਰ ਪਾਸ ਰਾਖਵਾਂ ਹੋਵੇਗਾ।

3. ਇਹ ਹੁਕਮ ਸਮਰੱਥ ਅਥਾਰਟੀ ਦੀ ਪ੍ਰਵਾਨਗੀ ਉਪਰੰਤ ਜਾਰੀ ਕੀਤੇ ਜਾਂਦੇ ਹਨ।

ਚੰਡੀਗੜ੍ਹ

ਮਿਤੀ 28 ਸਤੰਬਰ, 2022

ਅਨੁਰਾਗ ਵਰਮਾ, ਆਈ.ਏ.ਐਸ.

ਪ੍ਰਮੁੱਖ ਸਕੱਤਰ, ਪੰਜਾਬ ਸਰਕਾਰ,

ਲੋਕ ਨਿਰਮਾਣ ਵਿਭਾਗ (ਭ ਤੇ ਮ)